

**ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ), ਪੰਜਾਬ**

ਹੁਕਮ : (4727) 14/219-14 ਅ 3(6) (ਕੋ.ਸ-2)

ਮਿਤੀ : 05-01-15

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਹੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜੂਰੀ ਹੇਠ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

ਰਿਟਾਇਰੀ ਦਾ ਨਾਮ ਅਤੇ ਅਹੁਦਾ	ਰਕਮ	ਰੋਗੀ ਦਾ ਨਾਮ ਸ਼੍ਰੀ/ਸ਼੍ਰੀਮਤੀ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀਮਤੀ ਹਰਦੇਵ ਕੌਰ, ਪਤਨੀ ਲੇਟ ਸ਼੍ਰੀ ਰੇਸ਼ਮ ਸਿੰਘ, ਰਿਟਾ: ਪੀ.ਟੀ.ਆਈ, ਸ.ਸ.ਸ.ਸ ਭਗਤਾ ਭਾਈਕਾ, ਜ਼ਿਲ੍ਹਾ ਬਠਿੰਡਾ।	ਰੁ: 74,196/- (ਰੁਪਏ ਚੁਹੱਤਰ ਹਜ਼ਾਰ ਇਕ ਸੌ ਛਿਆਨਵੇਂ ਸਿਰਫ)	ਸ਼੍ਰੀ ਰੇਸ਼ਮ ਸਿੰਘ	ਖੁਦ	25-03-14 ਤੋਂ 02-04-14 ਤੱਕ ਕਾਲਜ਼ਾ ਹਸਪਤਾਲ, ਬਠਿੰਡਾ।

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ:) ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ ਸਰਕਾਰੀ ਬੀਮਾ ਕੰਪਨੀ ਪਾਸ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੱਧਤਾ ਹੈ ਕਿ ਇਸ ਮੰਨਜੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੋਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਸਬੰਧਤ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ:) ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235- ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼- 60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਗੀਇਬਰਸਮੈਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼- 03- ਗੀਇਬਰਸਮੈਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੌਰਮਿੰਟ ਪੈਨਸ਼ਨਰਜ਼ ਸਾਲ 2014-15(ਨਾਨ ਪਲਾਨ)ਅਧੀਨ ਕੀਤਾ ਜਾਵੇਗਾ।

ਡਾ.ਕਮਲ ਕੁਮਾਰ

ਡਾਇਰੈਕਟਰ ਸਿੱਖਿਆ ਵਿਭਾਗ(ਸੈ.ਸਿ) ਪੰਜਾਬ।

ਮਿਤੀ, ਐਸ.ਏ.ਐਸ. ਨਗਰ : 06/01/15

ਪਿੱਠ ਅੰਕਣ ਨੰ: ਉਕਤ / 463-66

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

ਰਜਿਸਟਰਡ

1. ਮਹਾਲੇਖਾਕਾਰ, ਪੰਜਾਬ, ਚੰਡੀਗੜ।
2. ਜਿਲਾ ਸਿੱਖਿਆ ਅਫਸਰ (ਸੈ.ਸਿ:), ਬਠਿੰਡਾ ਨੂੰ ਉਹਨਾਂ ਦੇ ਪੱਤਰ ਨੰ: ਲ-2/1(2014/3118/1818/15002 ਮਿਤੀ 05-12-14 ਦੇ ਹਵਾਲੇ ਵਿਚ ਅਸਲ ਮੈਡੀਕਲ ਬਿਲ ਸਮੇਤ ਮੰਨਜੂਰੀ ਨਾਲ ਨੱਥੀ ਕਰਕੇ ਭੇਜਦੇ ਹੋਏ ਲਿਖਿਆ ਜਾਂਦਾ ਹੈ ਕਿ ਇਸ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ।
3. ਜਿਲਾ ਖਜਾਨਾ ਅਫਸਰ, ਬਠਿੰਡਾ।
4. ਸ਼੍ਰੀਮਤੀ ਹਰਦੇਵ ਕੌਰ, ਪਤਨੀ ਲੇਟ ਸ਼੍ਰੀ ਰੇਸ਼ਮ ਸਿੰਘ, ਰਿਟਾ: ਪੀ.ਟੀ.ਆਈ, ਵਾਸੀ ਭਗਤਾ ਭਾਈਕਾ, ਤਹਿ ਫੂਲ, ਜ਼ਿਲ੍ਹਾ ਬਠਿੰਡਾ।

ਨੱਥੀ:- ਮੈਡੀਕਲ ਬਿਲ (ਅਸਲ)

6/1/15

ਸੁਪਰਡੈਂਟ ਕੋਆਰਡੀਨੇਸ਼ਨ ਸੈਲ

ref

## ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ

ਹੁਕਮ ਨੰ: (5197) 6/199-14 ਅ 1(4) ਕੋ:ਸੈ(4)  
ਮਿਤੀ, ਐਸ.ਏ.ਐਸ ਨਗਰ : 05-01-2015

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰਾਂ ਹੈ।

ਨਾਮ, ਅਹੁਦਾ	ਰਕਮ	ਰੋਗੀ ਦਾ ਨਾਂ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀਮਤੀ ਨਰਿੰਦਰ ਕੌਰ, ਰਿਟਾ: ਲੈਕ: ਪੰਜਾਬੀ, ਸ.ਸ.ਸ.ਸ ਹਰਦੋਰਵਾਲ, ਜ਼ਿਲ੍ਹਾ ਗੁਰਦਾਸਪੁਰ	ਰੁ: 66,030/- (ਕੇਵਲ ਛਿਆਹਟ ਹਜ਼ਾਰ ਤੀਹ ਰੁਪਏ)	ਸ਼੍ਰੀਮਤੀ ਨਰਿੰਦਰ ਕੌਰ	ਖੁੱਦ	17-10-13 ਤੋਂ 24-10-13 ਤੱਕ ਕੇ.ਡੀ. ਹਸਪਤਾਲ ਅੰਮ੍ਰਿਤਸਰ

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ:) ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾਂ ਉਹਨਾਂ ਦੀ ਨਿੱਜੀ ਜਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ '2235-ਸ਼ੋਸ਼ਲ ਸਕਿਊਰਟੀ ਅਤੇ ਵੈਲਫੇਅਰ-02-ਸ਼ੋਸ਼ਲ ਵੈਲਫੇਅਰ-200 ਅਦਰ ਸ਼ੋਸ਼ਲ ਪ੍ਰੋਗਰਾਮ ਰੀਇਮਬਰਸਮੈਂਟ ਐਕਸਪੈਂਡੀਚਰ ਟੂ ਪੈਨਸ਼ਨਰਜ਼-04-ਰੀਇਮਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼, ਪੰਜਾਬ ਗੋਰਮਿੰਟ ਪੈਨਸ਼ਨਰਜ਼' ਵਿਚੋਂ ਸਾਲ 2014-15 ਦੌਰਾਨ ਡੈਬਿਟ ਹੋਵੇਗਾ।

ਡਾ:ਕਮਲ ਕੁਮਾਰ

ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਮਿਤੀ, ਐਸ.ਏ.ਐਸ ਨਗਰ :- 6/1/2015

ਪਿੱਠ ਅੰਕਣ ਨੰ: ਉਕਤ 456-59

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

- ਰਜਿਸਟਰਡ**
1. ਮਹਾਲੇਖਾਕਾਰ, ਪੰਜਾਬ, ਚੰਡੀਗੜ੍ਹ।
  2. ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ:), ਗੁਰਦਾਸਪੁਰ ਨੂੰ ਉਹਨਾਂ ਦੇ ਪੱਤਰ ਨੰ: ਲੇਖਾ-4/2014/4469-72 ਮਿਤੀ 27-10-14 ਦੇ ਹਵਾਲੇ ਵਿਚ ਅਸਲ ਮੈਡੀਕਲ ਬਿਲ ਸਮੇਤ ਮੰਨਜੂਰੀ ਨਾਲ ਨੱਥੀ ਕਰਕੇ ਭੇਜੇ ਜਾਂਦੇ ਹਨ। ਇਸ ਦੀ ਅਦਾਇਗੀ ਤੁਰੰਤ ਕੀਤੀ ਜਾਵੇ।
  3. ਜ਼ਿਲ੍ਹਾ ਖਜਾਨਾ ਅਫਸਰ, ਗੁਰਦਾਸਪੁਰ।
  4. ਸ਼੍ਰੀਮਤੀ ਨਰਿੰਦਰ ਕੌਰ ਪਤਨੀ ਪਿਰਥੀ ਪਾਲ ਸਿੰਘ, ਵਾਸੀ ਪੁਰਾਣਾ ਅੱਡਾ ਫਤਿਹਗੜ੍ਹ ਚੂੜੀਆਂ, ਜ਼ਿਲ੍ਹਾ ਗੁਰਦਾਸਪੁਰ।
- ਨੱਥੀ : ਮੈਡੀਕਲ ਬਿਲ(ਅਸਲ)

6/1/15  
ਸੁਪਰਡੈਂਟ ਕੋਆਰਡੀਨੇਸ਼ਨ ਸੈਲ  
H.d

**ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ**

ਹੁਕਮ :: (6723) 12/92-14 ਸੇ-1(9) (ਕੋ:ਸ-2)  
ਮਿਤੀ, ਐਸ.ਏ.ਐਸ.ਨਗਰ :: 05-01-15

ਹੇਠ ਲਿਖੇ ਕਰਮਚਾਰੀ ਨੂੰ ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

ਨਾਮ, ਅਹੁਦਾ	ਰਕਮ	ਰੋਗੀ ਦਾ ਨਾਂ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀ ਹਰਦਿਆਲ ਸਿੰਘ, ਰਿਟਾ: ਪ੍ਰਿੰਸੀਪਲ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਗੁਰਦਾਸਪੁਰ। ਬੈਂਕ ਖਾਤਾ ਨੰ:11077335197 ਆਈ.ਐਫ.ਐਸ.ਸੀ.ਕੋਡ- ਐਸ.ਬੀ.ਆਈ.ਐਨ0000644 ਬੈਂਕ ਦਾ ਨਾਂ- ਸਟੇਟ ਬੈਂਕ ਆਫ ਇੰਡੀਆ,ਟਿਬਰੀ ਰੋਡ, ਗੁਰਦਾਸਪੁਰ। ਪੀ.ਪੀ.ਓ ਨੰ:74345/ਪੰਜਾਬ	ਰੁ:1,27,346 /- (ਕੇਵਲ ਇਕ ਲੱਖ ਸਤਾਈ ਹਜ਼ਾਰ ਤਿੰਨ ਸੌ ਛਿਆਲੀ ਰੁਪਏ)	ਸ਼੍ਰੀ ਹਰਦਿਆਲ ਸਿੰਘ	ਖੁਦ	05-04-14 ਤੋਂ 09-04-14 ਤੱਕ ਆਈਵੀ ਹਸਪਤਾਲ, ਮੋਹਾਲੀ।

ਸ਼ਰਤਾਂ:-

- ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਸ਼ਾਖਾ/ ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
- ਕਿ ਸਬੰਧਤ ਵੱਲੋਂ ਕਿਸੇ ਸਰਕਾਰੀ/ ਪ੍ਰਾਇਵੇਟ ਬੀਮਾ ਕੰਪਨੀ ਤੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
- ਇਹ ਸਪਸ਼ਟ ਤੌਰ ਤੇ ਅਨੁਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
- ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਜ਼ਿਲਾ ਸਿੱਖਿਆ ਅਫਸਰ/ ਡੀ.ਡੀ.ਓ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾਂ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
- ਇਹ ਖਰਚਾ ਲੇਖਾ ਮੱਦ "2235-ਸੋਸ਼ਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸ਼ਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਗੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼-03-ਗੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੋਰਮਿੰਟ ਪੈਨਸ਼ਨਰਜ਼ ਸਾਲ 2014-15 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਡਾ:ਕਮਲ ਕੁਮਾਰ

ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿੱਠ ਅੰਕਣ ਨੰ: ਉਕਤ / 540-491

ਮਿਤੀ :- 6/1/2015

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

- ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
- ਜ਼ਿਲਾ ਖਜਾਨਾ ਅਫਸਰ, ਚੰਡੀਗੜ੍ਹ।
- ਸੁਪਰਡੈਂਟ ਸੇਵਾਵਾਂ-2 ਸਾਖਾ (ਵਾਧੂ ਕਾਪੀ ਸਮੇਤ) (ਅਸਲ ਮੈਡੀਕਲ ਬਿਲ ਤੇ ਸਹਿਪੱਤਰ ਨੱਥੀ ਹਨ) ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਸਬੰਧਤ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ।
- ਸ਼੍ਰੀ ਹਰਦਿਆਲ ਸਿੰਘ, ਰਿਟਾ: ਪ੍ਰਿੰਸੀਪਲ, ਹਾਊਸ ਨੰ:2453, ਸੈਕਟਰ-71, ਮੋਹਾਲੀ।

ਨੱਥੀ:- ਮੈਡੀਕਲ ਬਿਲ (ਅਸਲ)

*net*

6/1/15  
ਸੁਪਰਡੈਂਟ ਕੋਆਰਡੀਨੇਸ਼ਨ ਸੈਲ  
*[Signature]*

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ

ਹੁਕਮ :: (6725) 12/84-14 ਸੇ-1(9) (ਕੋ:ਸ-2)

ਮਿਤੀ, ਐਸ.ਏ.ਐਸ.ਨਗਰ :: 05-01-15

ਹੇਠ ਲਿਖੇ ਕਰਮਚਾਰੀ ਨੂੰ ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

ਨਾਮ, ਅਹੁਦਾ	ਰਕਮ	ਰੋਗੀ ਦਾ ਨਾਮ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀਮਤੀ ਗੁਰਮੀਤ ਕੌਰ, ਪਤਨੀ ਲੇਟ ਸ਼੍ਰੀ ਸੇਵਾ ਸਿੰਘ, ਰਿਟਾ: ਡਿਪਟੀ ਡੀ.ਓ, ਹੁਸ਼ਿਆਰਪੁਰ ਬੈਂਕ ਖਾਤਾ ਨੰ:4425000100107334 ਆਈ.ਐਫ.ਐਸ.ਸੀ.ਕੋਡ- ਪੀ.ਯੂ.ਐਨ.ਬੀ.0442500 ਬੈਂਕ ਦਾ ਨਾਂ- ਪੰਜਾਬ ਨੈਸ਼ਨਲ ਬੈਂਕ, ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-8, ਚੰਡੀਗੜ੍ਹ। ਪੀ.ਪੀ.ਓ ਨੰ:31610/ਪੰਜਾਬ	ਰੁ: 1,08,211/- (ਕੇਵਲ ਇਕ ਲੱਖ ਅੱਠ ਹਜ਼ਾਰ ਦੋ ਸੌ ਗਿਆਰਾਂ ਰੁਪਏ)	ਸ਼੍ਰੀਮਤੀ ਗੁਰਮੀਤ ਕੌਰ	ਪਤਨੀ	25-08-14 ਤੋਂ 12-09-14 ਤੱਕ ਐਲਕੈਮਿਸਟ ਹਸਪਤਾਲ, ਪੰਚਕੂਲਾ।

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਸ਼ਾਖਾ/ ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
2. ਕਿ ਸਬੰਧਤ ਵੱਲੋਂ ਕਿਸੇ ਸਰਕਾਰੀ/ ਪ੍ਰਾਇਵੇਟ ਬੀਮਾ ਕੰਪਨੀ ਤੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਜ਼ਿਲਾ ਸਿੱਖਿਆ ਅਫਸਰ/ ਡੀ.ਡੀ.ਓ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾਂ ਉਹਨਾਂ ਦੀ ਨਿੱਜੀ ਜਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਰੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼-03-ਰੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੌਰਮਿੰਟ ਪੈਨਸ਼ਨਰਜ਼ ਸਾਲ 2014-15 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਡਾ:ਕਮਲ ਕੁਮਾਰ

ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿੱਠ ਅੰਕਣ ਨੰ: ਉਕਤ / 544-45

ਮਿਤੀ :- 06/01/15

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਲੇਖਾਕਾਰ , ਪੰਜਾਬ, ਚੰਡੀਗੜ੍ਹ।
2. ਜ਼ਿਲਾ ਖਜਾਨਾ ਅਫਸਰ, ਚੰਡੀਗੜ੍ਹ।
3. ਸੁਪਰਡੈਂਟ ਸੇਵਾਵਾਂ-2 ਸਾਖਾ (ਵਾਯੂ ਕਾਪੀ ਸਮੇਤ) (ਅਸਲ ਮੈਡੀਕਲ ਬਿਲ ਤੇ ਸਹਿਪੱਤਰ ਨੱਥੀ ਹਨ) ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਸਬੰਧਤ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ।
4. ਸ਼੍ਰੀਮਤੀ ਗੁਰਮੀਤ ਕੌਰ, ਪਤਨੀ ਲੇਟ ਸ਼੍ਰੀ ਸੇਵਾ ਸਿੰਘ, ਰਿਟਾ: ਡਿਪਟੀ ਡੀ.ਓ, ਘਰ ਨੰ:301, ਡੀ-5, ਜੀ.ਐਚ-79, ਸੈਕਟਰ-20, ਪੰਚਕੂਲਾ, ਹਰਿਆਣਾ।

ਨੱਥੀ:- ਮੈਡੀਕਲ ਬਿਲ (ਅਸਲ)

06/01/15  
ਸੁਪਰਡੈਂਟ ਕੋਆਰਡੀਨੇਸ਼ਨ ਸੈਲ

net